

ਦੇਵਗੰਧਾਰੀ ੫ ॥ ਹਰਿ ਰਾਮ ਨਾਮੁ ਜਪਿ ਲਾਹਾ ॥ ਗਤਿ ਪਾਵਹਿ ਸੁਖ ਸਹਜ ਅਨੰਦਾ ਕਾਟੇ
ਜਮ ਕੇ ਫਾਹਾ ॥੧॥ ਰਹਾਉ ॥ ਖੇਜਤ ਖੇਜਤ ਖੇਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥
ਤਿਨ੍ਹ੍ਹਾ ਪਰਾਪਤਿ ਏਹੁ ਨਿਧਾਨਾ ਜਿਨ੍ਹ੍ਹ ਕੈ ਕਰਮਿ ਲਿਖਾਹਾ ॥੧॥ ਸੇ ਬਡਭਾਗੀ ਸੇ ਪਤਿਵੰਤੇ
ਸੇਈ ਪੂਰੇ ਸਾਹਾ ॥ ਸੁੰਦਰ ਸੁਖੜ ਸਰੂਪ ਤੇ ਨਾਨਕ ਜਿਨ੍ਹ੍ਹ ਹਰਿ ਹਰਿ ਨਾਮੁ ਵਿਸਾਹਾ
॥੨॥੧੦॥ {ਪੰਨਾ 530}

ਪਦਅਰਥ:- ਜਪਿ—ਜਪ ਕੇ। ਲਾਹਾ —ਲਾਭ। ਗਤਿ —ਉੱਚੀ ਆਤਮਕ ਅਵਸਥਾ। ਸਹਜ —
ਆਤਮਕ ਅਡੋਲਤਾ।1। ਰਹਾਉ।

ਖੇਜਤ ਖੇਜਤ —ਭਾਲ ਕਰਦਿਆਂ ਕਰਦਿਆਂ। ਪਹਿ —ਪਾਸ। ਆਹਾ —ਹੈ। ਨਿਧਾਨਾ —ਖਜ਼ਾਨਾ।
ਕਰਮਿ—(ਪਰਮਾਤਮਾ ਦੀ) ਬਖ਼ਸ਼ਿਸ਼ ਨਾਲ।1।

ਸੇ ਪਤਿਵੰਤੇ —ਉਹ ਹਨ ਇੱਜ਼ਤ ਵਾਲੇ। ਸਾਹਾ —ਸਾਹੁਕਾਰ। ਸੁਖੜ —ਸੁਚੱਜੇ ਜੀਵਨ ਵਾਲੇ।
ਵਿਸਾਹ—ਖਰੀਦਿਆ।2।

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ ਜਪ ਜਪ ਕੇ ਮਨੁੱਖਾ ਜਨਮ ਦਾ ਲਾਭ ਖੱਟ। (ਜੇ ਤੂੰ ਨਾਮ
ਜਪੇਂਗਾ ਤਾਂ) ਉੱਚੀ ਆਤਮਕ ਅਵਸਥਾ ਹਾਸਲ ਕਰ ਲਏਂਗਾ , ਆਤਮਕ ਅਡੋਲਤਾ ਦੇ ਸੁਖ ਆਨੰਦ
ਮਾਏਂਗਾ, ਤੇਰੀਆਂ (ਆਤਮਕ) ਮੌਤ ਦੀਆਂ ਫਾਹੀਆਂ ਕੱਟੀਆਂ ਜਾਣਗੀਆਂ।1। ਰਹਾਉ।

ਹੇ ਭਾਈ! ਭਾਲ ਕਰਦਿਆਂ ਕਰਦਿਆਂ ਮੈਂ ਇਸ ਵਿਚਾਰ ਤੇ ਪਹੁੰਚਿਆ ਹਾਂ ਕਿ (ਇਹ ਲਾਭ) ਪ੍ਰਭੂ ਦੇ
ਸੰਤ ਜਨਾਂ ਦੇ ਕੋਲ ਹੈ, ਤੇ, ਇਹ ਨਾਮ-ਖਜ਼ਾਨਾ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉੱਤੇ
ਪਰਮਾਤਮਾ ਦੀ ਬਖ਼ਸ਼ਿਸ਼ ਨਾਲ (ਇਸ ਦਾ ਪ੍ਰਾਪਤ ਹੋਣਾ) ਲਿਖਿਆ ਹੋਇਆ ਹੈ।1।

ਹੇ ਨਾਨਕ! (ਆਖ—ਹੇ ਭਾਈ!) ਉਹੀ ਮਨੁੱਖ ਵੱਡੇ ਭਾਗਾਂ ਵਾਲੇ ਹਨ ਉਹੀ ਇੱਜ਼ਤ ਵਾਲੇ ਹਨ , ਉਹੀ
ਪੂਰੇ ਸ਼ਾਹ ਹਨ, ਉਹੀ ਸੋਹਣੇ ਹਨ, ਸੁਚੱਜੇ ਹਨ, ਸੋਹਣੇ ਰੂਪ ਵਾਲੇ ਹਨ, ਜਿਨ੍ਹਾਂ ਨੇ ਪਰਮਾਤਮਾ ਦਾ
ਨਾਮ-ਵੱਖਰ ਖਰੀਦਿਆ ਹੈ।2।10।